

ਗਉੜੀ ਮਹਲਾ ੫ ॥ ਅਪਨੇ ਲੋਭ ਕਉ ਕੀਨੋ ਮੀਤੁ ॥ ਸਗਲ ਮਨੋਰਥ ਮੁਕਤਿ ਪਦੁ ਦੀਤੁ ॥ ਐਸਾ  
ਮੀਤੁ ਕਰਹੁ ਸਭੁ ਕੋਇ ॥ ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥ ਅਪੁਨੈ ਸੁਆਇ ਰਿਦੈ ਲੈ  
ਧਾਰਿਆ ॥ ਦੁਖ ਦਰਦ ਰੋਗ ਸਗਲ ਬਿਦਾਰਿਆ ॥ ੨ ॥ ਰਸਨਾ ਗੀਧੀ ਬੋਲਤ ਰਾਮ ॥ ਪੂਰਨ ਹੋਏ  
ਸਗਲੇ ਕਾਮ ॥ ੩ ॥ ਅਨਿਕ ਬਾਰ ਨਾਨਕ ਬਲਿਹਾਰਾ ॥ ਸਫਲ ਦਰਸਨੁ ਗੋਬਿੰਦੁ ਹਮਾਰਾ  
॥੪॥੧੯॥੧੪੮॥ {ਪੰਨਾ 195}

ਪਦਅਰਥ:- ਲੋਭ ਕਉ—ਲੋਭ ਦੀ ਖਾਤਰ। ਕੀਨੋ—ਕੀਤਾ, ਬਣਾਇਆ। ਮੁਕਤਿ ਪਦੁ—ਉਹ ਆਤਮਕ ਦਰਜਾ  
ਜਿਥੇ ਕੋਈ ਵਾਸਨਾ ਪੋਹ ਨਹੀਂ ਸਕਦੀ।1।

ਸਭੁ ਕੋਇ—ਹਰੇਕ ਜੀਵ। ਜਾ ਤੇ—ਜਿਸ ਤੋਂ। ਬਿਰਥਾ—ਖਾਲੀ।1। ਰਹਾਉ।

ਸੁਆਇ—ਸੁਆਰਥ ਵਾਸਤੇ। ਰਿਦੈ—ਹਿਰਦੇ ਵਿਚ। ਬਿਦਾਰਿਆ—ਨਾਸ ਕਰ ਦਿੱਤਾ।2।

ਰਸਨਾ—ਜੀਭ। ਗੀਧੀ—{gāG`—to covet, to desire} ਲਾਲਸਾ ਕਰਦੀ ਹੈ।3।

ਬਲਿਹਾਰਾ—ਕੁਰਬਾਨ। ਸਫਲ ਦਰਸਨੁ—ਜਿਸ ਦਾ ਦਰਸਨ ਸਾਰੇ ਫਲ ਦੇਂਦਾ ਹੈ।4।

ਅਰਥ:- (ਹੇ ਭਾਈ!) ਹਰੇਕ ਮਨੁੱਖ ਇਹੋ ਜਿਹਾ (ਇਹੋ ਜਿਹੇ ਪ੍ਰਭੂ ਨੂੰ) ਮਿੱਤਰ ਬਣਾਓ, ਜਿਸ (ਦੇ ਦਰ) ਤੋਂ ਕੋਈ  
ਖਾਲੀ ਨਹੀਂ ਰਹਿੰਦਾ।1। ਰਹਾਉ।

(ਹੇ ਭਾਈ! ਵੇਖੋ ਗੋਬਿੰਦ ਦੀ ਉਦਾਰਤਾ!) ਭਾਵੇਂ ਕੋਈ ਮਨੁੱਖ ਆਪਣੇ ਕਿਸੇ ਲਾਲਚ ਦੀ ਖਾਤਰ ਉਸ ਨੂੰ ਮਿੱਤਰ  
ਬਣਾਂਦਾ ਹੈ (ਫਿਰ ਭੀ ਉਹ ਉਸ ਦੇ) ਸਾਰੇ ਮਨੋਰਥ ਪੂਰੇ ਕਰ ਦੇਂਦਾ ਹੈ (ਤੇ ਉਸ ਨੂੰ) ਉਹ ਆਤਮਕ ਅਵਸਥਾ ਭੀ ਦੇ  
ਦੇਂਦਾ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।1।

ਜਿਸ ਮਨੁੱਖ ਨੇ (ਉਸ ਗੋਬਿੰਦ ਨੂੰ) ਆਪਣੀ ਗਰਜ ਵਾਸਤੇ ਭੀ ਆਪਣੇ ਹਿਰਦੇ ਵਿਚ ਲਿਆ ਟਿਕਾਇਆ ਹੈ,  
(ਗੋਬਿੰਦ ਨੇ ਉਸ ਦੇ) ਸਾਰੇ ਦੁੱਖ ਦਰਦ ਸਾਰੇ ਰੋਗ ਦੂਰ ਕਰ ਦਿੱਤੇ ਹਨ।2।

(ਹੇ ਭਾਈ!) ਜਿਸ ਮਨੁੱਖ ਦੀ ਜੀਭ ਗੋਬਿੰਦ ਦਾ ਨਾਮ ਉੱਚਾਰਨ ਲਈ ਤਾਂਘ ਕਰਦੀ ਹੈ, ਉਸ ਦੇ ਸਾਰੇ ਮਨੋਰਥ ਪੂਰੇ  
ਹੋ ਜਾਂਦੇ ਹਨ।3।

ਹੇ ਨਾਨਕ! (ਆਖ—) ਅਸੀਂ ਆਪਣੇ ਗੋਬਿੰਦ ਤੋਂ ਅਨੇਕਾਂ ਵਾਰੀ ਕੁਰਬਾਨ ਜਾਂਦੇ ਹਾਂ, ਸਾਡਾ ਗੋਬਿੰਦ ਐਸਾ ਹੈ ਕਿ  
ਉਸ ਦਾ ਦਰਸਨ ਸਾਰੇ ਫਲ ਦੇਂਦਾ ਹੈ।4।79।148।